

ਬਸੰਤੁ ਹਿੰਡੋਲ ਮਹਲਾ ੫ ॥ ਮੂਲੁ ਨ ਬੁਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥ ੧॥ ਪਿਤਾ  
ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ  
ਇਹ ਬੀਚਾਰੀ ਹਰਿ ਜਨੀ ॥ ੨॥ ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥ ੩॥  
ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੩॥੨੧॥ {ਪੰਨਾ 1186}

ਪਦਅਰਥ:- ਮੂਲੁ—ਜਗਤ ਦਾ ਮੂਲ-ਪ੍ਰਭੂ। ਆਪੁ—ਆਪਣਾ ਆਪ। ਭਰਮਿ—ਭਟਕਣਾ ਵਿਚ। ਬਿਆਪੀ—ਫਸੀ  
ਹੋਈ। ਅਹੰਮਨੀ—ਹਉਮੈ (ਦੇ ਕਾਰਨ)।1।

ਪ੍ਰਭ—ਹੇ ਪ੍ਰਭੂ! ਧਨੀ—ਮਾਲਕ। ਮੋਹਿ—ਮੈਨੂੰ। ਮੋਹਿ ਨਿਰਗੁਨੀ—ਮੈਨੂੰ ਗੁਣ-ਹੀਨ ਨੂੰ।1। ਰਹਾਉ।

ਓਪਤਿ—ਉਤਪੱਤੀ। ਪਰਲਉ—ਨਾਸ। ਤੇ—ਤੋਂ। ਹਰਿ ਜਨੀ—ਹਰੀ ਦੇ ਜਨਾਂ ਨੇ।2।

ਨਾਮ ਰੰਗਿ—ਨਾਮ ਦੇ ਪਿਆਰ ਵਿਚ। ਰਾਤੇ—ਰੰਗੇ ਹੋਏ। ਕਲਿ ਮਹਿ—ਮਨੁੱਖਾ ਜਨਮ ਵਿਚ ਜਿੱਥੇ ਬੇਅੰਤ ਵਿਕਾਰ  
ਹੱਲੇ ਕਰਦੇ ਰਹਿੰਦੇ ਹਨ। ਸੇ—ਉਹ ਮਨੁੱਖ {ਬਹੁ-ਵਚਨ}। ਗਨੀ—ਗਨੀ, ਮੈਂ ਗਿਣਦਾ ਹਾਂ।3।

ਤਰੀਐ—ਪਾਰ ਲੰਘਿਆ ਜਾ ਸਕਦਾ ਹੈ। ਬਚਨੀ—ਬਚਨੀ, ਬਚਨਾਂ ਦੀ ਰਾਹੀਂ।4।

ਅਰਥ:- ਹੇ ਮੇਰੇ ਪਿਤਾ ਪਾਰਬ੍ਰਹਮ! ਹੇ ਮੇਰੇ ਮਾਲਕ ਪ੍ਰਭੂ! ਮੈਨੂੰ ਗੁਣ-ਹੀਨ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ।1।  
ਰਹਾਉ।

ਹੇ ਭਾਈ! ਹਉਮੈ ਦੇ ਕਾਰਨ (ਜੀਵ ਦੀ ਬੁੱਧੀ ਮਾਇਆ ਦੀ ਖ਼ਾਤਰ) ਦੌੜ-ਭੱਜ ਵਿਚ ਫਸੀ ਰਹਿੰਦੀ ਹੈ, (ਤਾਹੀਏਂ  
ਜੀਵ ਆਪਣੇ) ਮੂਲ-ਪ੍ਰਭੂ ਨਾਲ ਸਾਂਝ ਨਹੀਂ ਪਾਂਦਾ, ਅਤੇ ਆਪਣੇ ਆਪ ਨੂੰ ਭੀ ਨਹੀਂ ਸਮਝਦਾ।1।

ਹੇ ਭਾਈ! ਸੰਤ ਜਨਾਂ ਨੇ ਤਾਂ ਇਹੀ ਵਿਚਾਰਿਆ ਹੈ ਕਿ ਜਗਤ ਦੀ ਉਤਪੱਤੀ ਤੇ ਜਗਤ ਦਾ ਨਾਸ ਪਰਮਾਤਮਾ ਦੇ  
ਹੁਕਮ ਅਨੁਸਾਰ ਹੀ ਹੁੰਦਾ ਹੈ।2।

ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਮੈਂ ਤਾਂ ਉਹਨਾਂ ਨੂੰ ਹੀ ਸੁਖੀ  
ਜੀਵਨ ਵਾਲੇ ਸਮਝਦਾ ਹਾਂ।3।

ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੇ ਬਚਨਾਂ ਉੱਤੇ ਤੁਰ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਹੋਰ  
ਕੋਈ ਹੀਲਾ ਨਹੀਂ ਸੁੱਝਦਾ (ਜਿਸ ਦੀ ਮਦਦ ਨਾਲ ਪਾਰ ਲੰਘਿਆ ਜਾ ਸਕੇ)।4।3। 21।